

ਕੇਂਪਿਊਟਰ ਸੈਲ ਸਿਚਾਈ ਵਿਭਾਗ ਪੰਜਾਬ

ਚੰਡੀਗੜ੍ਹ

ਫਾਈਲ ਨੰ 1549/ੱਕ ਮਿਤੀ 22/11/16

ਨੰਬਰ ...../ਪਾਰਟ/1567/87

ਵੱਲ

ਮਿਤੀ ..... /11/2016

ਮੁੱਖ ਇੰਜੀਨੀਅਰ/ਨਹਿਰਾਂ,  
ਸਿਚਾਈ ਵਿਭਾਗ, ਪੰਜਾਬ,  
ਚੰਡੀਗੜ੍ਹ।

ਵੱਲ

ਅਡੀਸ਼ਨਲ ਡਾਇਰੈਕਟਰ,  
ਲੋਕ ਸੰਪਰਕ ਵਿਭਾਗ, ਪੰਜਾਬ,  
ਕਮਰਾ ਨੰ: 11 ਪੰਜਾਬੀ ਮੰਜ਼ਿਲ  
ਸਿਵਲ ਸਕੱਤਰੇਤ, ਚੰਡੀਗੜ੍ਹ।

ਵਿਸ਼ਾ:-

ਅਕਾਸ਼ਵਾਣੀ ਜਲੰਧਰ ਤੋਂ ਪੰਜਾਬ ਵਿੱਚ ਨਹਿਰਾਂ ਦੇ ਚੱਲਣ ਦਾ ਵਾਰੀ ਬੰਦੀ ਪ੍ਰੋਗਰਾਮ ਪ੍ਰਸਾਰਨ ਦਾ 8 ਦਿਨਾਂ ਦਾ  
ਪ੍ਰੋਗਰਾਮ ਮਿਤੀ 05-12-2016 ਤੋਂ 12-12-2016 ਤੱਕ।

ਇਸ ਦਫਤਰ ਦੇ ਪੱਤਰ ਨੰ: 3115/ਪਾਰਟ/1567/87, ਮਿਤੀ 8-11-2016 ਦੇ ਸਬੰਧ ਵਿੱਚ ਅਕਾਸ਼ਵਾਣੀ  
ਜਲੰਧਰ ਤੋਂ ਪੰਜਾਬ ਵਿੱਚ ਨਹਿਰਾਂ ਦੇ ਚੱਲਣ ਦਾ ਵਾਰੀ ਬੰਦੀ ਪ੍ਰੋਗਰਾਮ ਦਾ 8 ਦਿਨਾਂ ਦਾ ਪ੍ਰਸਾਰਣ ਮਿਤੀ 05-12-2016 ਤੋਂ  
12-12-2016 ਤੱਕ ਦਾ ਖਰੜਾ ਭੇਜਿਆ ਜਾਂਦਾ ਹੈ।

ਬੇਨਤੀ ਕੀਤੀ ਜਾਂਦੀ ਹੈ ਕਿ ਇਹ ਪ੍ਰੋਗਰਾਮ ਪ੍ਰੈਸ ਦੇ ਵੱਖਰੇ ਵੱਖਰੇ ਨੁਮਾਇਦਿਆਂ ਨੂੰ ਪੰਜਾਬ ਰਾਜ ਨਾਲ ਸਬੰਧਤ  
ਖਬਰਾਂ ਦੇ ਕਾਲਮ ਵਿੱਚ ਛਾਪਣ ਲਈ ਭੇਜਿਆ ਜਾਵੇ ਜੀ।

ਨੱਬੀ/ਵਾਰੀ ਬੰਦੀ ਪ੍ਰੋਗਰਾਮ  
ਦੀਆਂ 6 ਕਾਪੀਆਂ

— ੩੧੯ —  
ਕਾਰਜਕਾਰੀ ਇੰਜੀਨੀਅਰ/ਰੈਗੂਲੇਸ਼ਨ,  
ਵਾਸਤੇ ਮੁੱਖ ਇੰਜੀਨੀਅਰ/ਨਹਿਰਾਂ, ਸਿਚਾਈ ਵਿਭਾਗ ਪੰਜਾਬ,  
ਚੰਡੀਗੜ੍ਹ।

ਪਿੰਡ ਅੰਕਣ ਨੰ: 3128-37/ਪਾਰਟ/1567/87

ਮਿਤੀ 21/11/2016

ਉਪਰੋਕਤ ਦਾ ਉਤਾਰਾਂ ਹੇਠ ਲਿਖਿਆਂ ਨੂੰ ਸੂਰਨਾ ਅਤੇ ਅਗਲੇਰੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ:-

- 1 ਪ੍ਰੁੱਖ ਸਕੱਤਰ, ਪੰਜਾਬ ਸਰਕਾਰ, ਸਿਚਾਈ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਇਸ ਦਫਤਰ ਦੇ ਪੱਤਰ ਨੰ:  
3116-24 /1567/87/ਪਾਰਟ, ਮਿਤੀ 8-11-2016 ਦੇ ਸਬੰਧ ਵਿੱਚ।
- 2 ਡਾਇਰੈਕਟਰ, ਦੁਰਦਰਸ਼ਨ ਜਲੰਧਰ ਨੂੰ ਇਹ ਪ੍ਰੋਗਰਾਮ ਦੁਰਦਰਸ਼ਨ ਜਲੰਧਰ ਤੋਂ ਮਿਤੀ 04-12-2016 ਨੂੰ ਪ੍ਰਸਾਰਿਤ ਕਰਨ  
ਲਈ।
- 3 ਸੰਯੁਕਤ ਡਾਇਰੈਕਟਰ/ਰੇਡਿਊ ਅਤੇ ਪ੍ਰੈਸ, ਲੋਕ ਸੰਪਰਕ ਵਿਭਾਗ, ਪੰਜਾਬ, ਜਲੰਧਰ ਨੂੰ ਪ੍ਰੋਗਰਾਮ ਦੀਆਂ ਦੋ ਫਾਲੜ੍ਹਾਂ  
ਕਾਪੀਆਂ ਸਹਿਤ।
- 4 ਨਿਗਰਾਨ ਇੰਜੀਨੀਅਰ, ਸਰਹੰਦ ਨਹਿਰ ਹਲਕਾ, ਲੁਧਿਆਣਾ।
- 5 ਨਿਗਰਾਨ ਇੰਜੀਨੀਅਰ, ਆਈ.ਬੀ. ਹਲਕਾ, ਪਟਿਆਲਾ।
- 6 ਨਿਗਰਾਨ ਇੰਜੀਨੀਅਰ, ਭਾਖੜਾ ਮੌਨ ਲਾਈਨ ਹਲਕਾ, ਪਟਿਆਲਾ।
- 7 ਨਿਗਰਾਨ ਇੰਜੀਨੀਅਰ, ਅੰਪਰਬਾਰੀ ਦੁਆਥ ਨਹਿਰ ਹਲਕਾ, ਅੰਮ੍ਰਿਤਸਰ।
- 8 ਨਿਗਰਾਨ ਇੰਜੀਨੀਅਰ, ਡਿਰੋਜ਼ਪੁਰ ਨਹਿਰ ਹਲਕਾ, ਡਿਰੋਜ਼ਪੁਰ।
- 9 ਨਿਗਰਾਨ ਇੰਜੀਨੀਅਰ, ਚਲਥਾਹਾ ਉਸਾਰੀ ਭੇਮ ਹਲਕਾ ਹੁਸਿਆਗੁਪਤ।

10 ਇਨਚਾਰਜ /ਕੰਮਪਿਊਟਰ ਸੈਲ, ਸਿਚਾਈ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਵੈਬ ਸਾਈਟ ਤੋਂ ਪਾਉਣ ਲਈ।

ਨੱਬੀ /ਉਪਰੋਕਤ ਅਨੁਸਾਰ

ਕਾਰਜਕਾਰੀ ਇੰਜੀਨੀਅਰ/ਰੈਗੂਲੇਸ਼ਨ,  
ਵਾਸਤੇ ਮੁੱਖ ਇੰਜੀਨੀਅਰ/ਨਹਿਰਾਂ, ਸਿਚਾਈ ਵਿਭਾਗ ਪੰਜਾਬ,  
ਚੰਡੀਗੜ੍ਹ।

੪੧੩

## ਸਿੰਚਾਈ ਵਿਭਾਗ , ਪੰਜਾਬ, ਚੰਡੀਗੜ੍ਹ

ਜ਼ਰੂਰੀ ਸੂਚਨਾ

ਰਬੀ ਸਮੇਂ ਵਿੱਚ ਮਿਤੀ 05-12-2016 ਤੋਂ ਮਿਤੀ 12-12-2016 ਤੱਕ ਨਹਿਰਾਂ ਰਾਂਹੀ ਪੰਜਾਬ ਵਿੱਚ  
ਪਾਣੀ ਦੇਣ ਦਾ ਪ੍ਰੋਗਰਾਮ :-

ਰੋਪੜ ਹੈਡ ਵਰਕਸ ਤੋਂ ਨਿੱਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ

ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਹੇਠ ਲਿਖੇ ਅਨੁਸਾਰ ਪਹਿਲ ਦੇ ਅਧਾਰ 'ਤੇ ਚਲਣਗੀਆਂ:-

|                 |   |   |
|-----------------|---|---|
| ਬਿਸਤ ਦੁਆਬ ਕੈਨਾਲ | = | 1 |
| ਸਿਧਵਾਂ ਬ੍ਰਾਂਚ   | = | 2 |
| ਬਠਿੰਡਾਂ ਬ੍ਰਾਂਚ  | = | 3 |
| ਅਬੋਹਰ ਬ੍ਰਾਂਚ    | = | 4 |
| ਪਟਿਆਲਾ ਫੀਡਰ     | = | 5 |

ਭਾਖੜਾ ਮੇਨ ਲਾਇਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ

ਭਾਖੜਾ ਮੇਨ ਲਾਇਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹਨ ਨੂੰ ਪਹਿਲੀ  
ਤਰਜੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਹ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ  
ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬੱਚਦਾ ਪਾਣੀ  
ਮਿਲੇਗਾ।

ਹਰੀਕੇ ਅਤੇ ਫਿਰੋਜਪੁਰ ਹੈਡ ਵਰਕਸ ਤੋਂ ਨਿੱਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ

ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ  
ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ  
ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬੱਚਦਾ ਪਾਣੀ  
ਮਿਲੇਗਾ।

ਅੱਪਰ ਬਾਰੀ ਦੁਆਬ ਕੈਨਾਲ

ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ।  
ਸਭਗਾਊ ਬ੍ਰਾਂਚ, ਲਾਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕਮਵਾਰ ਬਾਕੀ ਬੱਚਦਾ ਪਾਣੀ  
ਮਿਲੇਗਾ।

## IRRIGATION WORKS PUNJAB CHANDIGARH

### IMPORTANT NOTICE

The Rotational Programme of Canals for irrigation in Punjab in respect of Rabi Season for period from **05-12-2016 to 12-12-2016**.

### CHANNELS AND BRANCHES OFF-TAKING FROM ROPAR HEAD WORKS:-

The channels of Sirhind Canal System will run in the priority as under:-

|                 |   |   |
|-----------------|---|---|
| Bist Doab Canal | = | 1 |
| Sidhwan Branch  | = | 2 |
| Bathinda Branch | = | 3 |
| Abohar Branch   | = | 4 |
| Patiala Feeder  | = | 5 |

### DISTRIBUTORIES AND BRANCHES OF B.M.L.

Direct distributaries of B.M.L. in Group 'A' being in the Channels of Ist preference will run to their indent. Balance water available will be utilized in Ghaggar Branch and Patiala Minor in Group 'B' respectively.

### PUNJAB CHANNELS AND BRANCHES OFF- TAKING FROM HARIKE AND FEROZEPUR HEAD WORKS.

All the direct distributaries of Sirhind Feeder in Group 'A' being in the 1st preference will run to their indent. Balance water supplies available will be utilized in Abohar Branch Lower off-taking from Sirhind Feeder and its Distributaries/ Minors in Group 'B'

### UPPER BARI DOAB CANAL

Kasur Branch Lower with its distributaries being in the 1st preference will run to their indent. Balance water supplies available will be utilized in Sabhraon Branch, Lahore Branch, Main Branch Lower and with their distributaries respectively.